

ਗਉੜੀ ਗੁਆਰੇਰੀ ਮਹਲਾ ੫ ॥

Gauree Gwaarayree, Fifth Mehl:

ਨੈਨਹੁ ਨੀਦ ਪਰ ਦ੍ਰਿਸਟਿ ਵਿਕਾਰ ॥

The eyes are asleep in corruption, gazing upon the beauty of another.

ਸ੍ਰਵਣ ਸੋਏ ਸੁਣਿ ਨਿੰਦ ਵੀਚਾਰ ॥

The ears are asleep, listening to slanderous stories.

ਰਸਨਾ ਸੋਈ ਲੋਭਿ ਮੀਠੈ ਸਾਦਿ ॥

The tongue is asleep, in its desire for sweet flavors.

ਮਨੁ ਸੋਇਆ ਮਾਇਆ ਬਿਸਮਾਦਿ ॥੧॥

The mind is asleep, fascinated by Maya. ||1||

ਇਸੁ ਗ੍ਰਿਹ ਮਹਿ ਕੋਈ ਜਾਗਤੁ ਰਹੈ ॥

Those who remain awake in this house are very rare;

ਸਾਬਤੁ ਵਸਤੁ ਓਹੁ ਅਪਨੀ ਲਹੈ ॥੧॥ ਰਹਾਉ ॥

by doing so, they receive the whole thing. ||1||Pause||

ਸਗਲ ਸਹੇਲੀ ਅਪਨੈ ਰਸ ਮਾਤੀ ॥

All of my companions are intoxicated with their sensory pleasures;

ਗ੍ਰਿਹੁ ਅਪੁਨੇ ਕੀ ਖਬਰਿ ਨ ਜਾਤੀ ॥

they do not know how to guard their own home.

ਮੁਸਨਹਾਰ ਪੰਚ ਬਟਵਾਰੇ ॥

The five thieves have plundered them;

ਸੂਨੇ ਨਗਰਿ ਪਰੇ ਠਗਹਾਰੇ ॥੨॥

the thugs descend upon the unguarded village. ||2||

ਉਨ ਤੇ ਰਾਖੈ ਬਾਪੁ ਨ ਮਾਈ ॥

Our mothers and fathers cannot save us from them;

ਉਨ ਤੇ ਰਾਖੈ ਮੀਤੁ ਨ ਭਾਈ ॥

friends and brothers cannot protect us from them

ਦਰਬਿ ਸਿਆਣਪ ਨਾ ਓਇ ਰਹਤੇ ॥

- they cannot be restrained by wealth or cleverness.

ਸਾਧਸੰਗਿ ਓਇ ਦੁਸਟ ਵਸਿ ਹੋਤੇ ॥੩॥

Only through the Saadh Sangat, the Company of the Holy, can those villains be brought under control. ||3||

ਕਰਿ ਕਿਰਪਾ ਮੋਹਿ ਸਾਰਿੰਗਪਾਣਿ ॥

Have Mercy upon me, O Lord, Sustainer of the world.

ਸੰਤਨ ਧੂਰਿ ਸਰਬ ਨਿਧਾਨ ॥

The dust of the feet of the Saints is all the treasure I need.

ਸਾਬਤੁ ਪੁੰਜੀ ਸਤਿਗੁਰ ਸੰਗਿ ॥

In the Company of the True Guru, one's investment remains intact.

ਨਾਨਕੁ ਜਾਗੈ ਪਾਰਬ੍ਰਹਮ ਕੈ ਰੰਗਿ ॥੪॥

Nanak is awake to the Love of the Supreme Lord. ||4||

ਸੋ ਜਾਗੈ ਜਿਸੁ ਪ੍ਰਭੁ ਕਿਰਪਾਲੁ ॥

He alone is awake, unto whom God shows His Mercy.

ਇਹ ਪੁੰਜੀ ਸਾਬਤੁ ਧਨੁ ਮਾਲੁ ॥੧॥ ਰਹਾਉ ਦੂਜਾ ॥੨੦॥੯੯॥

This investment, wealth and property shall remain intact. ||1||Second
Pause||20||89||